

ਗੋਂਡ ॥

Gond:

ਖਸਮੁ ਮਰੈ ਤਉ ਨਾਰਿ ਨ ਰੋਵੈ ॥

When her husband dies, the woman does not cry.

ਉਸੁ ਰਖਵਾਰਾ ਅਉਰੋ ਹੋਵੈ ॥

Someone else becomes her protector.

ਰਖਵਾਰੇ ਕਾ ਹੋਇ ਬਿਨਾਸ ॥

When this protector dies,

ਆਗੈ ਨਰਕੁ ਈਹਾ ਭੋਗ ਬਿਲਾਸ ॥੧॥

he falls into the world of hell hereafter, for the sexual pleasures he enjoyed in this world. ||1||

ਏਕ ਸੁਹਾਗਨਿ ਜਗਤ ਪਿਆਰੀ ॥

The world loves only the one bride, Maya.

ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

She is the wife of all beings and creatures. ||1||Pause||

ਸੋਹਾਗਨਿ ਗਲਿ ਸੋਹੈ ਹਾਰੁ ॥

With her necklace around her neck, this bride looks beautiful.

ਸੰਤ ਕਉ ਬਿਖੁ ਬਿਗਸੈ ਸੰਸਾਰੁ ॥

She is poison to the Saint, but the world is delighted with her.

ਕਰਿ ਸੀਗਾਰੁ ਬਹੈ ਪਖਿਆਰੀ ॥

Adorning herself, she sits like a prostitute.

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥

Cursed by the Saints, she wanders around like a wretch. ||2||

ਸੰਤ ਭਾਗਿ ਓਹ ਪਾਛੈ ਪਰੈ ॥

She runs around, chasing after the Saints.

ਗੁਰ ਪਰਸਾਦੀ ਮਾਰਹੁ ਡਰੈ ॥

She is afraid of being beaten by those blessed with the Guru's Grace.

ਸਾਕਤ ਕੀ ਓਹ ਪਿੰਡ ਪਰਾਇਣਿ ॥

She is the body, the breath of life, of the faithless cynics.

ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥

She appears to me like a blood-thirsty witch. ||3||

ਹਮ ਤਿਸ ਕਾ ਬਹੁ ਜਾਨਿਆ ਭੇਉ ॥

I know her secrets well

ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥

- in His Mercy, the Divine Guru met me.

ਕਹੁ ਕਬੀਰ ਅਬ ਬਾਹਰਿ ਪਰੀ ॥

Says Kabeer, now I have thrown her out.

ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

She clings to the skirt of the world. ||4||4||7||